

ਚੱਕਰਵਾਤਾਂ ਲਈ ਤਿਆਰ ਰਹੋ

ਆਪਣੇ ਪਰਿਵਾਰ ਅਤੇ ਘਰ ਨੂੰ
ਚੱਕਰਵਾਤਾਂ ਲਈ ਤਿਆਰ ਕਰੋ।

ਕੀ ਤੁਸੀਂ ਜਾਣਦੇ ਹੋ?

- ਚੱਕਰਵਾਤ ਧਰਤੀ ਉੱਤੇ ਆਉਣ ਵਾਲੇ ਸਭ ਤੋਂ ਵੱਧ ਤਾਕਤਵਰ ਤੂਫਾਨਾਂ ਵਿੱਚੋਂ ਕੁੱਝ ਹੁੰਦੇ ਹਨ, ਜੋ ਨੁਕਸਾਨਦੇਹ ਤੇਜ਼ ਹਵਾਵਾਂ, ਭਾਰੀ ਮੀਂਹ, ਸਮੁੰਦਰੀ ਲਹਿਰਾਂ ਦੇ ਉੱਛਾਲ ਅਤੇ ਹੜ੍ਹ ਲਿਆਉਂਦੇ ਹਨ।
- ਹਰੀਕੇਨ, ਟਾਈਫੂਨ ਅਤੇ ਚੱਕਰਵਾਤ ਸਾਰੇ ਇੱਕੋ ਹੀ ਕਿਸਮ ਦੇ ਤੂਫਾਨ ਹੁੰਦੇ ਹਨ। ਉਨ੍ਹਾਂ ਦੇ ਨਾਮ ਇਸ ਗੱਲ 'ਤੇ ਨਿਰਭਰ ਕਰਦੇ ਹੋਏ ਵੱਖ-ਵੱਖ ਰੱਖੇ ਗਏ ਹਨ ਕਿ ਉਹ ਕਿੱਥੇ ਬਣਦੇ ਹਨ।
- ਚੱਕਰਵਾਤ ਦਾ ਸ਼ਾਂਤ ਅਤੇ ਸਪੱਸ਼ਟ ਕੇਂਦਰ—ਜਿਸਨੂੰ “ਅੱਖ” ਕਿਹਾ ਜਾਂਦਾ ਹੈ—ਭਰਮ ਪੈਦਾ ਕਰ ਸਕਦਾ ਹੈ। ਇਸਦੇ ਲੰਘਣ ਤੋਂ ਬਾਅਦ, ਦੂਜਾ ਹਿੱਸਾ ਹੋਰ ਵੀ ਵਧੇਰੇ ਤੇਜ਼ ਹਵਾਵਾਂ ਅਤੇ ਗਰਜ-ਚਮਕ ਵਾਲੇ ਤੂਫਾਨ ਲਿਆਉਂਦਾ ਹੈ।

ਚੱਕਰਵਾਤ ਕੀ ਹੁੰਦਾ ਹੈ?

ਚੱਕਰਵਾਤ (ਜਿਸਨੂੰ ਇੱਕ ਤਪਤਖੰਡੀ ਚੱਕਰਵਾਤ, ਹਰੀਕੇਨ ਜਾਂ ਟਾਈਫੂਨ ਵੀ ਕਿਹਾ ਜਾਂਦਾ ਹੈ) ਇੱਕ ਤਾਕਤਵਰ, ਅਤੇ ਘੁੰਮਣ ਵਾਲਾ ਤੂਫਾਨ ਹੁੰਦਾ ਹੈ ਜੋ ਗਰਮ ਸਮੁੰਦਰੀ ਪਾਣੀ ਉੱਤੇ ਬਣਦਾ ਹੈ। ਜਦੋਂ ਇਹ ਜ਼ਮੀਨ ਤੱਕ ਪਹੁੰਚਦਾ ਹੈ, ਤਾਂ ਚੱਕਰਵਾਤ:

- ਕਈ ਘੰਟਿਆਂ ਜਾਂ ਦਿਨਾਂ ਤੱਕ ਚੱਲ ਸਕਦਾ ਹੈ
- ਭਾਰੀ ਮੀਂਹ ਅਤੇ ਅਚਾਨਕ ਆਉਣ ਵਾਲੇ ਹੜ੍ਹਾਂ ਦਾ ਕਾਰਨ ਬਣ ਸਕਦਾ ਹੈ
- ਇਮਾਰਤਾਂ, ਰੁੱਖਾਂ ਅਤੇ ਬਿਜਲੀ ਦੀਆਂ ਤਾਰਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ
- ਬਿਜਲੀ, ਪਾਣੀ ਅਤੇ ਫ਼ੋਨ ਸੇਵਾਵਾਂ ਨੂੰ ਬੰਦ ਕਰ ਸਕਦਾ ਹੈ।

ਕੀ ਮੈਂ ਖ਼ਤਰੇ ਵਿੱਚ ਹਾਂ?

ਇਨ੍ਹਾਂ ਦਾ ਉਦੋਂ ਤੁਹਾਨੂੰ ਸਭ ਤੋਂ ਵੱਧ ਖ਼ਤਰਾ ਹੈ, ਜੇਕਰ ਤੁਸੀਂ ਇਨ੍ਹਾਂ ਇਲਾਕਿਆਂ ਵਿੱਚ ਰਹਿੰਦੇ ਹੋ ਜਾਂ ਦੌਰਾ ਕਰ ਰਹੇ ਹੋ:

- ਕੁਈਨਜ਼ਲੈਂਡ, ਨਾਰਦਰਨ ਟੈਰੀਟਰੀ, ਵੈਸਟਰਨ ਆਸਟ੍ਰੇਲੀਆ ਜਾਂ ਨਿਊ ਸਾਊਥ ਵੇਲਜ਼ ਵਿੱਚ
- ਉਹ ਇਲਾਕੇ ਜੋ ਸਮੁੰਦਰ ਦੇ ਨੇੜੇ ਹਨ ਅਤੇ ਸਮੁੰਦਰੀ ਲਹਿਰਾਂ ਦੇ ਉੱਛਾਲ (ਸਮੁੰਦਰੀ ਪੱਧਰ ਵਿੱਚ ਅਸਥਾਈ ਵਾਧਾ) ਦੇ ਖ਼ਤਰੇ ਵਿੱਚ ਹਨ
- ਵੱਡੇ ਰੁੱਖਾਂ ਨਾਲ ਘਿਰੇ ਘਰ ਜਾਂ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਸਥਿਤ ਘਰ।

ਆਸਟ੍ਰੇਲੀਆ ਵਿੱਚ, ਜ਼ਿਆਦਾਤਰ ਚੱਕਰਵਾਤ ਨਵੰਬਰ ਤੋਂ ਅਪ੍ਰੈਲ ਦੇ ਵਿਚਕਾਰ ਆਉਂਦੇ ਹਨ।



ਹੋਰ ਜਾਣਕਾਰੀ ਲਈ, ਇਸ ਵੈੱਬਸਾਈਟ 'ਤੇ ਜਾਓ:

getready.gov.au/punjabi

ਚੇਤਾਵਨੀ ਜਾਣਕਾਰੀ

ਆਸਟ੍ਰੇਲੀਆਈ ਚੇਤਾਵਨੀ ਪ੍ਰਣਾਲੀ ਜੋ ਐਮਰਜੈਂਸੀ ਸੇਵਾਵਾਂ ਵੱਲੋਂ ਇਹ ਦੱਸਣ ਲਈ ਵਰਤੀ ਜਾਂਦੀ ਹੈ ਕਿ ਚੱਲ ਰਹੇ ਚੱਕਰਵਾਤ ਤੋਂ ਖ਼ਤਰਾ ਕਿੰਨਾ ਕੁ ਗੰਭੀਰ ਹੈ। ਇਸ ਵਿੱਚ ਤਿੰਨ ਚੇਤਾਵਨੀ ਪੱਧਰ ਹਨ ਜੋ ਤੁਹਾਨੂੰ ਕਰਨ ਵਾਲੀਆਂ ਕਾਰਵਾਈਆਂ ਬਾਰੇ ਮਾਰਗਦਰਸ਼ਨ ਪ੍ਰਦਾਨ ਕਰਦੇ ਹਨ।



ਸਲਾਹ



ਚੌਕਸ ਰਹੋ ਅਤੇ
ਕਾਰਵਾਈ ਕਰੋ



ਐਮਰਜੈਂਸੀ
ਚੇਤਾਵਨੀ

ਆਸਟ੍ਰੇਲੀਆ ਵਿੱਚ, ਚੱਕਰਵਾਤਾਂ ਨੂੰ ਸ਼੍ਰੇਣੀ 1 ਤੋਂ ਸ਼੍ਰੇਣੀ 5 ਤੱਕ ਦਰਜਾ ਦਿੱਤਾ ਜਾਂਦਾ ਹੈ। ਸ਼੍ਰੇਣੀ ਜਿੰਨੀ ਉੱਚੀ ਹੋਵੇਗੀ, ਜਾਨਾਂ ਅਤੇ ਘਰਾਂ ਲਈ ਖ਼ਤਰਾ ਓਨਾ ਹੀ ਵੱਧ ਹੋਵੇਗਾ।

ਚੱਕਰਵਾਤ ਲਈ ਕਿਵੇਂ ਤਿਆਰੀ ਕਰਨੀ ਹੈ?

ਅੱਜ ਦੀ ਤਿਆਰੀ, ਤੁਹਾਨੂੰ ਕੱਲ੍ਹ ਨੂੰ ਚੱਕਰਵਾਤ ਆਉਣ ਦੀ ਸੂਰਤ ਵਿੱਚ ਸੁਰੱਖਿਅਤ ਰਹਿਣ ਵਿੱਚ ਮਦਦ ਕਰ ਸਕਦੀ ਹੈ। ਆਪਣੇ ਘਰ ਦੇ ਹਰ ਵਿਅਕਤੀ ਨਾਲ ਗੱਲ ਕਰੋ ਅਤੇ ਇਕੱਠੇ ਤਿਆਰੀ ਕਰੋ, ਤਾਂ ਜੋ ਹਰ ਕੋਈ ਜਾਣਦਾ ਹੋਵੇ ਕਿ ਕੀ ਕਰਨਾ ਹੈ।

ਚੱਕਰਵਾਤ ਲਈ ਤਿਆਰੀ ਕਰਨ ਲਈ, ਤੁਹਾਨੂੰ ਇਹ ਕਰਨਾ ਚਾਹੀਦਾ ਹੈ:



ਆਪਣੇ ਘਰ ਨੂੰ ਤਿਆਰ ਕਰੋ



ਇੱਕ ਐਮਰਜੈਂਸੀ ਯੋਜਨਾ ਬਣਾਓ



ਐਮਰਜੈਂਸੀ ਕਿੱਟ ਪੈਕ ਕਰੋ



ਆਪਣੇ ਗੁਆਂਢੀਆਂ ਅਤੇ ਸਥਾਨਕ ਭਾਈਚਾਰੇ ਨਾਲ ਗੱਲ ਕਰੋ।



Australian Government
National Emergency
Management Agency

ਆਪਣੇ ਘਰ ਨੂੰ ਤਿਆਰ ਕਰੋ

- ਬਾਹਰ ਪਈਆਂ ਚੀਜ਼ਾਂ ਜਿਵੇਂ ਫਰਨੀਚਰ, ਛੱਤਰੀਆਂ ਅਤੇ ਟ੍ਰੈਪੋਲਿਨ ਨੂੰ ਮਜ਼ਬੂਤੀ ਨਾਲ ਬੰਨ੍ਹੋ ਜਾਂ ਅੰਦਰ ਰੱਖੋ।
- ਰੁੱਖ ਦੀਆਂ ਟਾਹਣੀਆਂ ਨੂੰ ਛਾਂਗੋ।
- ਪਰਨਾਲਿਆਂ, ਡਾਊਨਪਾਈਪਾਂ ਅਤੇ ਨਾਲੀਆਂ ਨੂੰ ਸਾਫ਼ ਕਰੋ।
- ਛੱਤਾਂ, ਟਾਈਲਾਂ ਅਤੇ ਖਿੜਕੀਆਂ ਦੀ ਜਾਂਚ ਕਰੋ ਅਤੇ ਮੁਰੰਮਤ ਕਰੋ।
- ਬਿਜਲੀ ਦੇ ਉਪਕਰਨਾਂ ਦੀ ਸੁਰੱਖਿਆ ਲਈ ਸਰਜ ਪ੍ਰੋਟੈਕਟਰ ਲਗਾਓ।



ਐਮਰਜੈਂਸੀ ਕਿੱਟ ਪੈਕ ਕਰੋ

ਐਮਰਜੈਂਸੀ ਕਿੱਟ ਇੱਕ ਡੱਬਾ ਜਾਂ ਬੈਗ ਹੁੰਦਾ ਹੈ ਜਿਸ ਵਿੱਚ ਜ਼ਰੂਰੀ ਚੀਜ਼ਾਂ ਹੁੰਦੀਆਂ ਹਨ, ਜਿਸਨੂੰ ਤੁਸੀਂ ਅੱਜ ਹੀ ਪੈਕ ਕਰ ਸਕਦੇ ਹੋ, ਤਾਂ ਜੋ ਜੇਕਰ ਚੱਕਰਵਾਤ ਜਾਂ ਕੋਈ ਹੋਰ ਐਮਰਜੈਂਸੀ ਆਉਂਦੀ ਹੈ ਤਾਂ ਤੁਸੀਂ ਤਿਆਰ ਹੋਵੋ।

ਬਿਜਲੀ ਜਾਂ ਪਾਣੀ ਤੋਂ ਬਿਨਾਂ ਘਰ ਵਿੱਚ ਰਹਿਣ ਦੀ ਸਥਿਤੀ ਲਈ, ਇਸ ਵਿੱਚ ਘੱਟੋ-ਘੱਟ ਤਿੰਨ ਦਿਨਾਂ ਦੀ ਸਪਲਾਈ ਕੋਲ ਰੱਖੋ।

ਆਪਣੀ ਕਿੱਟ ਨੂੰ ਸੁੱਕੀ ਅਤੇ ਆਸਾਨੀ ਨਾਲ ਪਹੁੰਚਣ ਯੋਗ ਥਾਂ 'ਤੇ ਰੱਖੋ, ਅਤੇ ਯਕੀਨੀ ਬਣਾਓ ਕਿ ਤੁਹਾਡੇ ਘਰ ਦੇ ਹਰ ਵਿਅਕਤੀ ਨੂੰ ਪਤਾ ਹੋਵੇ ਕਿ ਇਹ ਕਿੱਥੇ ਰੱਖੀ ਹੋਈ ਹੈ।



ਇੱਕ ਐਮਰਜੈਂਸੀ ਯੋਜਨਾ ਬਣਾਓ

ਆਪਣੇ ਪਰਿਵਾਰ ਨਾਲ ਗੱਲ ਕਰੋ ਕਿ ਜੇਕਰ ਚੱਕਰਵਾਤ ਨੇੜੇ ਹੋਵੇ, ਤਾਂ ਤੁਸੀਂ ਕੀ ਕਰੋਗੇ।

ਅੱਜ ਤਿਆਰੀ ਕਰਨ ਨਾਲ, ਤੁਹਾਨੂੰ ਚੱਕਰਵਾਤ ਆਉਣ 'ਤੇ ਸੁਰੱਖਿਅਤ ਰਹਿਣ ਅਤੇ ਤਣਾਅ ਘੱਟ ਹੋਣ ਵਿੱਚ ਮਦਦ ਮਿਲ ਸਕਦੀ ਹੈ। ਜੇ ਲੋਕ ਤਿਆਰ ਹੁੰਦੇ ਹਨ, ਉਹ ਵਧੇਰੇ ਤੇਜ਼ੀ ਨਾਲ ਮੁੜ ਸੰਭਲ ਜਾਂਦੇ ਹਨ।

ਐਮਰਜੈਂਸੀ ਯੋਜਨਾ ਇੱਕ ਲਿਖਤੀ ਦਸਤਾਵੇਜ਼ ਹੁੰਦਾ ਹੈ। **ਆਪਣੀ ਯੋਜਨਾ ਵਿੱਚ ਇਹ ਚੀਜ਼ਾਂ ਸ਼ਾਮਲ ਕਰੋ:**

ਐਮਰਜੈਂਸੀ ਵਿੱਚ ਤੁਸੀਂ ਕਿਸ ਨੂੰ ਫ਼ੋਨ ਕਰੋਗੇ?

ਮਦਦ ਮੰਗਣ ਦੀ ਲੋੜ ਪੈਣ ਦੀ ਸਥਿਤੀ ਲਈ, ਆਪਣੀ ਯੋਜਨਾ ਵਿੱਚ ਮਹੱਤਵਪੂਰਨ ਫ਼ੋਨ ਨੰਬਰਾਂ ਦੀ ਸੂਚੀ ਕੋਲ ਰੱਖੋ।

ਤੁਸੀਂ ਕਦੋਂ ਰਵਾਨਾ ਹੋਵੋਗੇ ਅਤੇ ਜਦੋਂ ਤੁਸੀਂ ਜਾਓਗੇ ਤਾਂ ਤੁਸੀਂ ਕਿਵੇਂ ਸੁਰੱਖਿਅਤ ਰਹੋਗੇ?

- ਹੜ੍ਹ, ਡਿੱਗੇ ਹੋਏ ਦਰੱਖਤਾਂ ਅਤੇ ਬਿਜਲੀ ਬੰਦ ਹੋਣ ਵਰਗੇ ਖ਼ਤਰਿਆਂ ਕਾਰਨ ਚੱਕਰਵਾਤ ਦੌਰਾਨ ਯਾਤਰਾ ਕਰਨ ਤੋਂ ਬਚੋ।
- ਦੇਰੀ ਨਾ ਕਰੋ - ਪਾਣੀ ਤੇਜ਼ੀ ਨਾਲ ਚੜ੍ਹਦਾ ਹੈ। ਜੇਕਰ ਤੁਸੀਂ ਸੁਰੱਖਿਅਤ ਮਹਿਸੂਸ ਨਹੀਂ ਕਰਦੇ ਹੋ, ਤਾਂ ਚਲੇ ਜਾਓ। ਤੁਹਾਨੂੰ ਇਲਾਕਾ ਖ਼ਾਲੀ ਕਰਨ ਦੀ ਸਲਾਹ ਮਿਲਣ ਤੱਕ ਉਡੀਕ ਕਰਨ ਦੀ ਲੋੜ ਨਹੀਂ ਹੈ।
- ਕਦੇ ਵੀ ਹੜ੍ਹ ਦੇ ਪਾਣੀ ਵਿੱਚੋਂ ਦੀ ਗੱਡੀ ਨਾ ਚਲਾਓ, ਨਾ ਤੁਰੋ ਅਤੇ ਨਾ ਹੀ ਤੈਰੋ।
- ਸੜਕਾਂ ਬੰਦ ਹੋਣ ਦੀ ਸਥਿਤੀ ਲਈ, ਕਈ ਬਦਲਵੇਂ ਰਸਤੇ ਤਿਆਰ ਰੱਖੋ ਅਤੇ ਜਾਣ ਤੋਂ ਪਹਿਲਾਂ ਰਸਤਿਆਂ ਬਾਰੇ ਪਤਾ ਕਰੋ।

ਤੁਸੀਂ ਕਿੱਥੇ ਜਾਵੋਗੇ?

- ਉਨ੍ਹਾਂ ਪਰਿਵਾਰਕ ਮੈਂਬਰਾਂ ਜਾਂ ਦੋਸਤਾਂ ਨਾਲ ਰਹੋ ਜੋ ਸੁਰੱਖਿਅਤ ਇਲਾਕੇ ਵਿੱਚ ਰਹਿੰਦੇ ਹਨ।
- ਕਿਸੇ ਕਮਿਊਨਿਟੀ ਨਿਕਾਸੀ ਕੇਂਦਰ ਵਿੱਚ ਜਾਓ।

ਆਪਣੇ ਇਲਾਕੇ ਦੀ ਸਥਿਤੀ ਬਾਰੇ ਤਾਜ਼ਾ ਜਾਣਕਾਰੀ ਲਈ ਰਾਜ ਅਤੇ ਸਥਾਨਕ ਸਰਕਾਰ ਦੀਆਂ ਐਮਰਜੈਂਸੀ ਸੇਵਾ ਵੈੱਬਸਾਈਟਾਂ ਅਤੇ ਸੋਸ਼ਲ ਮੀਡੀਆ ਨੂੰ ਨਿਯਮਿਤ ਤੌਰ 'ਤੇ ਚੈੱਕ ਕਰੋ।

ਆਪਣੀ ਐਮਰਜੈਂਸੀ ਕਿੱਟ ਵਿੱਚ ਕੀ ਪੈਕ ਕਰਨਾ ਹੈ?

ਇਨ੍ਹਾਂ ਚੀਜ਼ਾਂ ਨੂੰ ਹੁਣੇ ਪੈਕ ਕਰੋ ਤਾਂ ਜੋ ਤੁਹਾਡੀ ਕਿੱਟ ਹਮੇਸ਼ਾ ਤਿਆਰ ਰਹੇ। ਆਪਣੇ ਪਰਿਵਾਰ ਦੀ ਖ਼ਾਸ ਸਥਿਤੀ ਦੇ ਅਧਾਰ 'ਤੇ, ਤੁਹਾਨੂੰ ਆਪਣੀ ਕਿੱਟ ਵਿੱਚ ਕੁਝ ਹੋਰ ਚੀਜ਼ਾਂ ਵੀ ਸ਼ਾਮਲ ਕਰਨੀਆਂ ਪੈ ਸਕਦੀਆਂ ਹਨ।

- ☐ ਕੱਪੜੇ
- ☐ ਉੱਨੀ ਕੰਬਲ
- ☐ ਨਹਾਉਣ-ਧੋਣ ਦਾ ਸਾਮਾਨ ਅਤੇ ਟਾਇਲਟ ਪੇਪਰ
- ☐ ਸਨਸਕ੍ਰੀਨ ਅਤੇ ਹੈਂਡ ਸੈਨੀਟਾਈਜ਼ਰ
- ☐ ਦਵਾਈਆਂ ਅਤੇ ਫ਼ਸਟ ਏਡ ਕਿੱਟ
- ☐ ਪਾਣੀ (ਹਰ ਵਿਅਕਤੀ ਲਈ ਘੱਟੋ-ਘੱਟ 3 ਲੀਟਰ, ਪ੍ਰਤੀ ਦਿਨ)
- ☐ ਭੋਜਨ (ਲੰਬੇ ਸਮੇਂ ਤੱਕ ਖ਼ਰਾਬ ਨਾ ਹੋਣ ਵਾਲਾ ਭੋਜਨ ਅਤੇ ਕੈਨ ਓਪਨਰ)
- ☐ ਬੈਟਰੀ ਨਾਲ ਚੱਲਣ ਵਾਲਾ ਰੇਡੀਓ
- ☐ ਟਾਰਚ ਅਤੇ ਵਾਧੂ ਬੈਟਰੀਆਂ (ਸੈੱਲ)

ਜੇਕਰ ਤੁਹਾਨੂੰ ਘਰ ਛੱਡਣਾ ਪਵੇ, ਤਾਂ ਇਹ ਸਾਮਾਨ ਜ਼ਰੂਰ ਨਾਲ ਲੈ ਕੇ ਜਾਓ:

- ☐ ਮੋਬਾਈਲ ਫ਼ੋਨ ਅਤੇ ਚਾਰਜਰ
- ☐ ਮਹੱਤਵਪੂਰਨ ਦਸਤਾਵੇਜ਼
- ☐ ਕੀਮਤੀ ਸਾਮਾਨ
- ☐ ਨਕਦੀ ਅਤੇ ਬੈਂਕ ਕਾਰਡ
- ☐ ਦਵਾਈਆਂ

ਵਧੇਰੇ ਜਾਣਕਾਰੀ ਕਿੱਥੋਂ ਲੈਣੀ ਹੈ?

ਆਪਣੇ ਸੂਬੇ ਜਾਂ ਕੇਂਦਰੀ ਪ੍ਰਦੇਸ਼ ਦੀਆਂ ਐਮਰਜੈਂਸੀ ਸੇਵਾਵਾਂ ਦੀ ਸੰਪਰਕ ਜਾਣਕਾਰੀ ਲੱਭੋ।

getready.gov.au/punjabi

ਸਿੱਖੋ ਕਿ ਚੇਤਾਵਨੀਆਂ ਕਿਵੇਂ ਪ੍ਰਾਪਤ ਕਰਨੀਆਂ ਹਨ ਅਤੇ ਚੱਕਰਵਾਤਾਂ ਅਤੇ ਹੋਰ ਕੁਦਰਤੀ ਆਫ਼ਤਾਂ ਲਈ ਕਿਵੇਂ ਤਿਆਰੀ ਕਰਨੀ ਹੈ।

ਚੱਕਰਵਾਤ ਦੌਰਾਨ, ABC ਜਾਂ SBS ਰੇਡੀਓ 'ਤੇ ਸਥਾਨਕ ਚੇਤਾਵਨੀਆਂ ਅਤੇ ਤਾਜ਼ਾ ਜਾਣਕਾਰੀ ਸੁਣੋ।

ਰਾਸ਼ਟਰੀ ਅਨੁਵਾਦ ਅਤੇ ਦੁਭਾਸ਼ੀਆ ਸੇਵਾ (TIS) ਲਈ **131 450** 'ਤੇ ਫ਼ੋਨ ਕਰੋ।

